

ਆਪਣੀ ਦੇਖਭਾਲ ਕਰਨਾ

ਸਰੀਰਕ ਗਤੀਵਿਧੀ

ਗਰਭ ਅਵਸਥਾ ਦੌਰਾਨ ਸਰੀਰਕ ਤੌਰ ਤੇ ਕਿਰਿਆਸੀਲ ਰਹਿਣਾ ਤੁਹਾਡੀ ਸਹਾਇਤਾ ਕਰ ਸਕਦਾ ਹੈ:

- ਤੁਹਾਡੇ ਸਰੀਰ ਨੂੰ ਲੋਬਰ ਅਤੇ ਡਿਲਿਵਰੀ ਵਾਸਤੇ ਤਿਆਰ ਕਰਨ ਲਈ
- ਸਿਹਤਮੰਦ ਵਜ਼ਨ ਕਾਇਮ ਰੱਖਣ ਵਿੱਚ
- ਤੁਹਾਡੇ ਮਿੜਾਜ ਅਤੇ ਸ਼ਕਤੀ ਦੇ ਲੈਵਲ ਨੂੰ ਸੁਧਾਰਨ ਵਿੱਚ
- ਪਿੱਠ ਦਰਦ ਅਤੇ ਕਬਜ਼ ਨੂੰ ਘਟਾਉਣ ਵਿੱਚ
- ਤੁਹਾਡੇ ਜੇਸਟੇਸ਼ਨਲ ਡਾਇਅਬੋਟੀਜ਼ ਦੇ ਜੋਖਮ ਨੂੰ ਘਟਾਉਣ ਵਿੱਚ
- ਬੋਹਤਰ ਸੈਣ ਵਿੱਚ

ਇੰਨ੍ਹਾਂ ਨੂੰ ਅਜ਼ਮਾਓ:

- ✓ ਤੁਰਨਾ
- ✓ ਸਟੇਸ਼ਨਰੀ ਬਾਇਕ ਚਲਾਉਣਾ
- ✓ ਤੈਰਨਾ ਜਾਂ ਐਕਵਾਫਿਟ
- ✓ ਲੋ-ਇਮਪੈਕਟ ਏਰੋਬਿਕਸ ਜਾਂ ਪ੍ਰੀਨੇਟਲ ਫਿਟਨੈਸ ਕਲਾਸਾਂ
- ✓ ਪ੍ਰੀਨੇਟਲ ਯੋਗਾ
- ✓ ਕੈਨੂਇੰਗ
- ✓ ਫਿਸ਼ਿੰਗ



ਯਾਦ ਰੱਖਣ ਵਾਲੀਆਂ ਮੁੱਖ ਗੱਲਾਂ

ਅਜਿਹੀਆਂ ਗਤੀਵਿਧੀਆਂ ਲੱਭੇ ਜਿੰਨ੍ਹਾਂ ਦਾ ਤੁਸੀਂ ਅਨੰਦ ਮਾਣਦੇ ਹੋ ਅਤੇ ਜਿਹੜੀਆਂ ਗਰਭ ਅਵਸਥਾ ਦੇ ਦੌਰਾਨ ਸੁਰੱਖਿਅਤ ਹਨ। ਹਰ ਹਫ਼ਤੇ $2\frac{1}{2}$ ਘੰਟਿਆਂ ਦੀ ਦਰਮਿਆਨੀ - ਤੀਬਰਤਾ ਵਾਲੀ ਗਤੀਵਿਧੀ ਦਾ ਟੀਚਾ ਰੱਖੋ। ਉਸ ਨੂੰ ਘੱਟੋ ਘੱਟ 3 ਦਿਨਾਂ ਵਿੱਚ ਫੈਲਾਓ। ਬਿਹਤਰ ਹੈ - ਰੋਜ਼ ਕੁਝ ਕਰੋ।

ਇੰਨ੍ਹਾਂ ਨੂੰ ਨਾ ਅਜ਼ਮਾਓ:

- ✗ ਉਛਾਲਾਂ ਜਾਂ ਤੇਜ਼ੀ ਨਾਲ ਦਿਸ਼ਾ ਬਦਲਣ ਨੂੰ ਸ਼ਾਮਲ ਕਰਨ ਵਾਲੀਆਂ ਗਤੀਵਿਧੀਆਂ - ਉਦਾਹਰਣ ਲਈ, ਸਕਵੈਸ ਅਤੇ ਰੈਕੋਟਬਾਲ - ਜਿੰਨ੍ਹਾਂ ਕਰਕੇ ਜਦੋਂ ਤੁਸੀਂ ਗਰਭਵਤੀ ਹੁੰਦੇ ਹੋ ਤਾਂ ਲਿਗਾਮੈਂਟ ਸੰਬੰਧੀ ਸੱਟਾਂ ਜ਼ਿਆਦਾ ਅਸਾਨੀ ਨਾਲ ਲਗ ਸਕਦੀਆਂ ਹਨ
- ✗ ਸੰਪਰਕ ਵਾਲੀਆਂ ਖੇਡਾਂ - ਜਿਵੇਂ ਕਰਾਟੇ - ਅਤੇ ਅਜਿਹਾ ਕੁਝ ਵੀ ਜਿਸ ਨੂੰ ਕਰਦੇ ਹੋਏ ਤੁਹਾਡੇ ਡਿੱਗਾਂ ਦੀ ਸੰਭਾਵਨਾ ਹੈ - ਜਿਵੇਂ ਕਿ ਸਕੀਏਂਗ - ਕਿਉਂਕਿ ਗਰਭ ਅਵਸਥਾ ਦੌਰਾਨ ਸੰਤੁਲਨ ਜ਼ਿਆਦਾ ਮੁਸਕਲ ਹੋ ਜਾਂਦਾ ਹੈ
- ✗ ਗਤੀਵਿਧੀਆਂ ਜਿਹੜੀਆਂ ਤੁਹਾਨੂੰ ਬਹੁਤ ਗਰਮ ਕਰਨਗੀਆਂ, ਜਿਵੇਂ ਹੋਟ ਯੋਗਾ ਜਾਂ 28°C ਟੈਂਕੀਗ੍ਰੋਡ (82°F ਰੈਨਹਾਇਟ) ਤੋਂ ਵੱਧ ਗਰਮ ਪੂਸਾਂ ਵਿੱਚ ਤੈਰਨਾ
- ✗ ਸਕੁਬਾ ਡਾਈਵਿੰਗ



ਕੀ ਤੁਹਾਨੂੰ ਪਤਾ ਹੈ

ਕਿਰਿਆਸੀਲ ਰਹਿਣਾ ਜਿੰਮ ਜਾਣ ਬਾਰੇ ਹੋਣਾ ਜ਼ਰੂਰੀ ਨਹੀਂ ਹੈ। ਤੁਸੀਂ ਰੋਜ਼ਮੌਰਾ ਗਤੀਵਿਧੀਆਂ ਜਿਵੇਂ ਕਿ ਪੈੜੀਆਂ ਵਰਤਣਾ, ਪੱਤੇ ਸਾਫ਼ ਕਰਨਾ ਜਾਂ ਬੱਸ ਤੋਂ ਇੱਕ ਸਟੈਪ ਪਹਿਲਾਂ ਉਤਰਨਾ ਅਤੇ ਕੰਮ ਤੱਕ ਬਾਕੀ ਦਾ ਰਸਤਾ ਪੈਦਲ ਜਾਣਾ, ਨਾਲ ਆਪਣੇ ਸਰੀਰ ਨੂੰ ਹਿਲਦਾ ਫੁਲਦਾ ਰੱਖ ਸਕਦੇ ਹੋ।



ਸਾਥੀ (ਪਾਰਟਨਰ)

ਤੁਸੀਂ ਕੀ ਕਰ ਸਕਦੇ ਹੋ

ਅਜਿਹੀਆਂ ਗਤੀਵਿਧੀਆਂ ਲੱਭੇ ਜਿਹੜੀਆਂ ਗਰਭ ਅਵਸਥਾ ਦੇ ਦੌਰਾਨ ਸੁਰੱਖਿਅਤ ਹਨ। ਹਰ ਹਫ਼ਤੇ $2\frac{1}{2}$ ਘੰਟਿਆਂ ਦੀ ਦਰਮਿਆਨੀ - ਤੀਬਰਤਾ ਵਾਲੀ ਗਤੀਵਿਧੀ ਦਾ ਟੀਚਾ ਰੱਖੋ। ਉਸ ਨੂੰ ਘੱਟੋ ਘੱਟ 3 ਦਿਨਾਂ ਵਿੱਚ ਫੈਲਾਓ। ਬਿਹਤਰ ਹੈ - ਰੋਜ਼ ਕੁਝ ਕਰੋ।



ਕੀ ਤੁਹਾਨੂੰ ਪਤਾ ਹੈ

ਤੁਹਾਨੂੰ ਕਸਰਤ ਕਰਦੇ ਹੋਏ ਬਾਤਚੀਤ ਕਰਨ ਦੇ ਕਾਬਲ ਹੋਣਾ ਚਾਹੀਦਾ ਹੈ। ਜੇ ਨਹੀਂ, ਤਾਂ ਰਫ਼ਤਾਰ ਹੋਲੀ ਕਰੋ।

ਕਸਰਤ ਕਰਨ ਵੇਲੇ ਸੁਰੱਖਿਅਤ ਰਹੋ

- ✗ ਆਪਣੀ ਪਿੱਠ ਦੇ ਭਾਰ ਨਾ ਲੇਟੇ ਜੇ ਅਜਿਹਾ ਕਰਨ ਨਾਲ ਤੁਹਾਨੂੰ ਬੋਹੋਸ ਹੋਣ ਵਰਗਾ ਮਹਿਸੂਸ ਹੁੰਦਾ ਹੈ ਜਾਂ ਤੁਹਾਡਾ ਜੀਂਵ ਹੁੰਦਾ ਹੈ।
- ✗ ਆਪਣਾ ਸਾਹ ਨਾ ਰੋਕੋ। ਮੇਹਨਤ ਕਰਨ ਤੇ ਸਾਹ ਬਾਹਰ ਛੱਡੋ ਅਤੇ ਆਰਾਮ ਕਰਨ ਤੇ ਅੰਦਰ ਲਓ।
- ✓ ਤਾਕਤ ਸੰਬੰਧੀ ਸਿਖਲਾਈ ਲਈ ਹਾਲਕੇ ਭਾਰ ਅਤੇ ਵੱਧ ਦੋਹਰਾਓ (12 ਤੋਂ 15) ਵਰਤੋ। ਜਿਵੇਂ ਤੁਹਾਡੀ ਗਰਭ ਅਵਸਥਾ ਅਗੇ ਵੱਧਦੀ ਹੈ ਭਾਰਾਂ ਨੂੰ ਘਟਾਓ।
- ✓ ਗਤੀਵਿਧੀਆਂ ਜਿਹੜੀਆਂ ਤੁਹਾਨੂੰ ਬਹੁਤ ਗਰਮ ਕਰਨਗੀਆਂ, ਜਿਵੇਂ ਹੋਟ ਯੋਗਾ ਜਾਂ 28°C ਟੈਂਕੀਗ੍ਰੋਡ (82°F ਰੈਨਹਾਇਟ) ਤੋਂ ਵੱਧ ਗਰਮ ਪੂਸਾਂ ਵਿੱਚ ਤੈਰਨਾ।
- ✓ ਆਰਾਮ ਨਾਲ ਸਟ੍ਰੈਚ ਕਰੋ ਅਤੇ ਕਸਰਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਧੀਮੇ ਵਾਰਮ-ਅੱਪ ਅਤੇ ਕੂਲ ਡਾਊਨ ਕਰੋ।



ਦੇਖਭਾਲ ਮੰਗੋ

ਕਸਰਤ ਕਰਨਾ ਬੰਦ ਕਰ ਦਿਓ, ਬੈਠ ਜਾਓ ਅਤੇ ਪਾਣੀ ਪਿਓ ਜੇ:

- ਤੁਹਾਨੂੰ ਬਹੁਤ ਜ਼ਿਆਦਾ ਸਾਹ ਚੜ੍ਹ ਰਿਹਾ ਹੈ
- ਤੁਹਾਡੀ ਛਾਤੀ ਵਿੱਚ ਦਰਦ ਹੁੰਦਾ ਹੈ
- ਤੁਹਾਨੂੰ ਪ੍ਰਤੀ ਘੰਟੇ 6 ਤੋਂ 8 ਪੀੜ੍ਹਾਦਾਇਕ ਸੁੰਗਤਾਓਂ ਤੋਂ ਵੱਧ ਹੁੰਦੇ ਹਨ
- ਤੁਹਾਡੀ ਯੋਨੀ ਵਿੱਚੋਂ ਖੂਨ ਵਗਦਾ ਹੈ ਜਾਂ ਤੇਜ਼ੀ ਨਾਲ ਤਰਲ ਨਿਕਲਦਾ ਹੈ

ਜੇ ਤੁਸੀਂ ਆਰਾਮ ਕਰਨ ਤੋਂ ਬਾਅਦ ਬੋਹਤਰ ਮਹਿਸੂਸ ਨਹੀਂ ਕਰਦੇ, ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਜਾਂ ਹੈਲਥਲਿੰਕ ਬੀਸੀ ਨਾਲ 8-1-1 ਤੇ ਸੰਪਰਕ ਕਰੋ।



ਇਹ ਅਜ਼ਮਾਓ

ਜੇ ਤੁਸੀਂ ਗਰਭ ਅਵਸਥਾ ਤੋਂ ਪਹਿਲਾਂ
ਕਿਰਿਆਸੀਲ ਸੀ, ਤਾਂ ਆਪਣਾ ਰੁਟੀਨ ਜਾਰੀ ਰੱਖੋ ਪਰ ਆਪਣੇ
ਸਰੀਰ ਦੀ ਸੂਝੇ। ਜੇ ਤੁਹਾਡਾ ਕਸਰਤ ਦਾ ਰੁਟੀਨ ਨਹੀਂ ਹੈ, ਤਾਂ
ਹਫ਼ਤੇ ਵਿੱਚ 3 ਵਾਰੀ, 15 ਮਿੰਟਾਂ (ਬ੍ਰੇਕਾਂ ਸਮੇਤ) ਦੇ ਨਾਲ ਹੌਲੀ
ਹੌਲੀ ਸ਼ੁਰੂਆਤ ਕਰੋ।

ਜਨਮ ਤੋਂ ਬਾਅਦ ਸਰੀਰਕ ਗਤੀਵਿਧੀ

ਸਰੀਰਕ ਗਤੀਵਿਧੀ ਤੁਹਾਨੂੰ ਟੇਨ ਅੱਪ ਕਰਨ ਵਿੱਚ ਸਹਾਇਤਾ ਕਰੇਗੀ, ਤੁਹਾਡੀ ਸ਼ਕਤੀ ਨੂੰ ਵਧਾਈ ਦੀ, ਤੁਹਾਡੇ ਭਾਰ ਦਾ ਪ੍ਰਬੰਧ ਕਰੇਗੀ ਅਤੇ ਤੁਹਾਡੇ ਦਿਲ, ਫੇਫੜਿਆਂ, ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਕਰੇਗੀ। ਜੇ ਤੁਹਾਡਾ ਸਿਜ਼ੇਰੀਅਨ (caesarean) ਹੋਇਆ ਸੀ, ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਗੱਲ ਕਰੋ ਕਿ ਤੁਸੀਂ ਕਦੇ ਸ਼ੁਰੂਆਤ ਕਰ ਸਕਦੇ ਹੋ। ਜੇ ਤੁਹਾਡੀ ਗਰਭ ਅਵਸਥਾ ਸਿਹਤਮੰਦ ਸੀ ਅਤੇ ਤੁਸੀਂ ਯੋਨੀ ਰਾਹੀਂ ਜਨਮ ਦਿੱਤਾ ਸੀ, ਤਾਂ ਜਿੰਨੀ ਜਲਦੀ ਤੁਸੀਂ ਸੁਖਾਵਾਂ ਮਹਿਸੂਸ ਕਰਦੇ ਹੋ ਦੁਬਾਰਾ ਕਿਰਿਆਸੀਲ ਹੋਣਾ ਸ਼ੁਰੂ ਕਰੋ। ਤੁਸੀਂ ਜੇ ਵੀ ਗਤੀਵਿਧੀ ਕਰਦੇ ਹੋ, ਹੌਲੀ ਸ਼ੁਰੂ ਕਰੋ।

ਸਰੀਰਕ ਗਤੀਵਿਧੀ ਅਤੇ ਡਾਤੀ ਦਾ ਦੁੱਧ ਪਿਲਾਉਣਾ

ਵਿਰਲੇ ਕੇਸਾਂ ਵਿੱਚ, ਤੀਬਰ ਕਸਰਤ ਤੁਹਾਡੇ ਡਾਤੀ ਦੇ ਦੁੱਧ ਦੇ ਸਵਾਦ ਨੂੰ ਬਦਲ ਸਕਦੀ ਹੈ। ਜੇ ਤੁਹਾਡਾ ਬੱਚਾ ਤੁਹਾਡੇ ਕਸਰਤ ਕਰਨ ਤੋਂ ਬਾਅਦ ਉਨ੍ਹਾਂ ਚੰਗੀ ਤਰ੍ਹਾਂ ਦੁੱਧ ਨਹੀਂ ਪੀਂਦਾ, ਤਾਂ ਉਸ ਨੂੰ ਪਹਿਲਾਂ ਦੁੱਧ ਪਿਲਾਓ। ਜਾਂ ਆਪਣੇ ਵਰਕ ਆਉਟ ਕਰਨ ਤੋਂ ਪਹਿਲਾਂ ਦੁੱਧ ਨੂੰ ਪੰਪ ਕਰੋ।

ਤਣਾਅ

ਕੁਝ ਤਣਾਅ ਦੀ ਉਮੀਦ ਕੀਤੀ ਜਾਂਦੀ ਹੈ, ਪਰ ਬਹੁਤ ਜ਼ਿਆਦਾ ਤੁਹਾਡੇ ਅਤੇ ਤੁਹਾਡੇ ਬੱਚੇ ਵਾਸਤੇ ਹਾਨੀਕਾਰਕ ਹੋ ਸਕਦਾ ਹੈ।

ਆਪਣੇ ਤਣਾਅ ਨੂੰ ਸੰਤੁਲਿਤ ਕਰਨ ਲਈ, ਅਜ਼ਮਾਓ:

- ✓ ਇੱਕ ਪੇਸ਼ੇਵਰ ਜਾਂ ਆਪਣੇ ਕਿਸੇ ਭਰੋਸੇਮੰਦ ਵਿਅਕਤੀ ਨਾਲ ਗੱਲ ਕਰਨਾ
- ✓ ਵਾਪੂ ਜ਼ਿੰਮੇਵਾਰੀਆਂ ਲਈ ਨਾ ਕਹਿਣਾ
- ✓ ਆਪਣੇ ਲਈ ਸਮਾਂ ਕੱਢਣਾ
- ✓ ਸਿਹਤਮੰਦ ਖਾਂਦਾ ਅਭਿਆਸ ਕਰਨਾ
- ✓ ਸਰੀਰਕ ਤੌਰ ਤੇ ਕਿਰਿਆਸੀਲ ਰਹਿਣਾ
- ✓ ਨੰਦ ਨੂੰ ਪ੍ਰਾਥਮਿਕਤਾ ਬਣਾਉਣਾ
- ✓ ਰੀਲੈਕਸ ਕਰਨ ਲਈ ਸਾਹ ਦਾ ਅਭਿਆਸ ਕਰਨਾ
- ✓ ਸਹਾਇਤਾ ਲਈ ਸਿਸਟਮ ਦਾ ਨਿਰਮਾਣ ਕਰਨਾ ਅਤੇ ਦੂਸਰੇ ਮਾਤਾ-ਪਿਤਾ ਨਾਲ ਦੇਸਤੀ ਕਰਨਾ
- ✓ ਪ੍ਰੈਨੇਟਲ ਕਲਾਸਾਂ ਵਿੱਚ ਜਾਣਾ

ਜੇ ਤੁਹਾਨੂੰ ਅਚਾਨਕ ਸੰਕਟ ਹੁੰਦਾ ਹੈ, ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਗੱਲ ਕਰੋ ਜਾਂ ਹੈਲਥਲਿੰਕ ਬੀਸੀ ਨੂੰ 8-1-1 ਤੋਂ ਫੋਨ ਕਰੋ।



ਕੀ ਤੁਹਾਨੂੰ ਪਤਾ ਹੈ

ਗਰਭ ਅਵਸਥਾ ਕਰਕੇ ਤੁਸੀਂ ਆਮ ਨਾਲੋਂ ਵੱਧ ਸੰਵੇਦਨਸ਼ੀਲ ਅਤੇ ਜਜ਼ਬਾਤੀ ਮਹਿਸੂਸ ਕਰ ਸਕਦੇ ਹੋ। ਅਤੇ ਜੇ ਤੁਸੀਂ ਬਚਪਨ ਵਿੱਚ ਸਦਮੇ ਦਾ ਅਨੁਭਵ ਕੀਤਾ ਹੈ, ਤਾਂ ਗਰਭ ਅਵਸਥਾ ਅਤੇ ਲੇਬਰ ਯਾਦਾਂ ਅਤੇ ਨੈਰੋਟਿਵ ਭਾਵਨਾਵਾਂ ਨੂੰ ਟ੍ਰਿਗਰ ਕਰ ਸਕਦੀ ਹੈ। ਜਨਮ ਸੰਬੰਧੀ ਸਪਸ਼ਟ ਯੋਜਨਾ ਬਣਾਓ (ਜਨਮ ਦੇਣ ਲਈ ਤਿਆਰ ਹੋਣਾ ਦੇਖੋ) ਅਤੇ ਆਪਣੀ ਸਹਾਇਕ ਟੀਮ ਨਾਲ ਗੱਲ ਕਰੋ ਕਿ ਉਹ ਕਿਵੇਂ ਤੁਹਾਨੂੰ ਸੁਰੱਖਿਅਤ ਮਹਿਸੂਸ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਅਤੇ ਆਰਾਮ ਕਰਕੇ, ਮਨ ਨ ਕਰਕੇ, ਚੰਗੀ ਤਰ੍ਹਾਂ ਖਾਕੇ ਅਤੇ ਕਿਰਿਆਸੀਲ ਰਹਿ ਕੇ ਆਪਣੀ ਦੇਖਭਾਲ ਕਰੋ।



ਪਰਿਵਾਰ ਦੀ ਕਹਾਣੀ

ਮੈਨੂੰ ਪਤਾ ਲਗਿਆ ਕਿ ਮੇਰੇ ਤਣਾਅ ਨੂੰ ਰਾਹਤ ਦੇਣ ਵਾਲੀ ਸਭ ਤੋਂ ਵਧੀਆ ਚੀਜ਼ ਨਾ ਕਹਿਣਾ ਸਿੱਖਣਾ ਸੀ। ਉਹ ਅਤੇ ਪ੍ਰੈਨੇਟਲ ਯੋਗਾ! ਆਪਣੇ ਜੀਵਨ ਨੂੰ ਵਾਪੂ ਤਣਾਅ ਤੋਂ ਮੁਕਤ ਕਰੋ ਅਤੇ ਜਿਹਾਂ ਚੀਜ਼ਾਂ ਤੋਂ ਤੁਸੀਂ ਛੁਟਕਾਰਾ ਨਹੀਂ ਪਾ ਸਕਦੇ ਉਨ੍ਹਾਂ ਨੂੰ ਰੀਲੀਜ਼ ਕਰਨ ਲਈ ਇੱਕ ਨਿਕਾਸ ਲੱਭੋ।

ਕੀ ਤੁਸੀਂ ਉਦਾਸ, ਬਕੇ ਹੋਏ, ਮੂੜੀ, ਚਿੰਤਤ ਹੋ, ਜਾਂ ਬਹੁਤ ਰੋ ਰਹੇ ਹੋ?

ਪੇਰੀਨੇਟਲ (Perinatal) ਡਿਪਰੈਸ਼ਨ ਅਤੇ ਚਿੰਤਾ ਤੁਹਾਨੂੰ ਅਤੇ ਤੁਹਾਡੇ ਸਾਥੀ ਦੇਵਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸਹਾਇਤਾ ਉਪਲਬਧ ਹੈ। ਤੁਹਾਡੀ ਭਾਵਨਾਤਮਕ ਸਿਹਤ ਦੇਖੋ।



ਸਾਥੀ (ਪਾਰਟਨਰ)

ਤੁਸੀਂ ਕੀ ਕਰ ਸਕਦੇ ਹੋ

ਇਕੱਠੇ ਪ੍ਰੈਨੇਟਲ ਕਲਾਸਾਂ ਲਈ ਜਾਓ। ਆਪਣੀਆਂ ਜਨਮ ਸੰਬੰਧੀ ਇੱਛਾਵਾਂ, ਤੁਹਾਡੀਆਂ ਪੈਰੈਂਟਲ ਛੁੱਟੀਆਂ ਅਤੇ ਆਪਣੇ ਵਿੱਤ ਬਾਰੇ ਚਰਚਾ ਕਰੋ। ਆਪਣੇ ਸਾਥੀ ਦੀਆਂ ਚਿੰਤਾਵਾਂ ਸੂਝੋ ਅਤੇ ਪੁੱਛੋ ਕਿ ਤੁਸੀਂ ਸਹਾਇਤਾ ਕਰਨ ਲਈ ਕੀ ਕਰ ਸਕਦੇ ਹੋ। ਅਤੇ ਯਾਦ ਰੱਖੋ - ਤੁਸੀਂ ਵੀ ਦਬਾਅ ਮਹਿਸੂਸ ਕਰ ਸਕਦੇ ਹੋ। ਆਪਣੇ ਤਣਾਅ ਦਾ ਪ੍ਰਬੰਧ ਕਰਨ ਵਾਸਤੇ ਸਮਾਂ ਕੱਢੋ, ਅਤੇ ਜੇ ਤੁਹਾਨੂੰ ਵਾਪੂ ਸਹਾਰੇ ਦੀ ਲੋੜ ਹੈ ਤਾਂ ਆਪਣੇ ਸਿਹਤ ਦੇਖਭਾਲ ਪ੍ਰਦਾਤਾ ਨਾਲ ਗੱਲ ਕਰੋ।

ਮੁੱਦਰਾ (Posture)

ਜਿਵੇਂ ਤੁਹਾਡੀ ਗਰਭ ਅਵਸਥਾ ਅਗੇ ਵੱਧਦੀ ਹੈ, ਤੁਹਾਡੀ ਮੁੱਦਰਾ ਤੇ ਬੁਰਾ ਅਸਰ ਪੈ ਸਕਦਾ ਹੈ। ਤੁਸੀਂ ਆਪਣੇ ਸਰੀਰ ਨੂੰ ਕਿਵੇਂ ਰੱਖਦੇ ਹੋ ਵਲ ਧਿਆਨ ਦੇਕੋ, ਤੁਹਾਡੀ ਪਿੱਠ, ਮੋਦਿਆਂ ਅਤੇ ਲੱਕ ਵਿੱਚ ਘੱਟ ਦਰਦ ਹੋਵੇਗੀ।



ਇਹ ਅਜ਼ਮਾਓ

ਆਪਣੇ ਪੇਟ ਨੂੰ ਅੰਦਰ ਖਿੱਚੋ (ਸੇਰੇ “ਬੈਲੀ ਬਣਨ ਤੋਂ ਚੀਜ਼ ਦੀ ਰੱਡੀ ਤੱਕ”), ਆਪਣੇ ਮੇਡਿਆਂ ਨੂੰ ਪਿੱਛੇ ਲਿਆਓ, ਆਪਣੀ ਰੀਜੂ ਦੀ ਹੱਡੀ ਨੂੰ ਸਿੱਧਾ ਕਰੋ ਅਤੇ ਸਿੱਧੇ ਤੁਰੋ।

ਤੁਹਾਡਾ ਪੇਟ

ਤੁਹਾਡੇ ਪੇਟ ਦੀਆਂ (abdominal) ਮਾਸਪੇਸ਼ੀਆਂ ਤੁਹਾਡੀ ਛਾਤੀ ਤੋਂ ਪਿਉਥਿਕ ਹੱਡੀ ਤੱਕ ਚਲਦੀਆਂ ਹਨ ਅਤੇ ਗਰਭ ਅਵਸਥਾ ਦੇ ਦੌਰਾਨ ਜ਼ਿਆਦਾਤਰ ਦਬਾਅ ਲੈਂਦੀਆਂ ਹਨ। ਜਿਵੇਂ ਤੁਹਾਡਾ ਬੱਚਾ ਵੱਧਦਾ ਹੈ, ਉਹ ਦਬਾਅ ਹੇਠ ਨਰਮ ਅਤੇ ਕਮਜ਼ੋਰ ਹੋ ਜਾਂਦੀਆਂ ਹਨ।

ਕੋਜ਼ਮੱਦਾ ਲਈ ਸੁਝਾਅ:

- ਆਪਣੇ ਪਾਸੇ ਤੇ ਮੁੜ ਕੇ ਅਤੇ ਆਪਣੀਆਂ ਦੇਵੇਂ ਬਾਹਵਾਂ ਨਾਲ ਉੱਪਰ ਧੱਕ ਕੇ ਬਿਸਤਰੇ ਵਿੱਚੋਂ ਨਿਕਲੋ।
- ਜਦੋਂ ਤੁਸੀਂ ਚੀਜ਼ਾਂ ਉਠਾਉਂਦੇ ਜਾਂ ਚੁੱਕਦੇ ਹੋ ਤਾਂ ਆਪਣਾ ਸਾਹਨਾ ਰੋਕੋ।
- ਸਿਟ-ਅੱਪ ਜਾਂ ਦੂਸਰੀਆਂ ਕਰਲਿੰਗ-ਅੱਪ ਹਰਕਤਾਂ ਨਾ ਕਰੋ।



ਕੀ ਤੁਹਾਨੂੰ ਪਤਾ ਹੈ

ਜੇ ਤੁਸੀਂ ਇਸਨਾਨ ਜਾਂ ਬਿਸਤਰੇ ਵਿੱਚੋਂ ਨਿਕਲਣ ਵੇਲੇ ਆਪਣੇ ਵਿਚਕਾਰ (ਮਿਡਲ) ਦੇ ਨਾਲ ਕੁਝ ਉੱਭਰਵਾਂ ਦੇਖਦੇ ਹੋ, ਸੰਭਵ ਹੈ ਤੁਹਾਡੀਆਂ ਪੇਟ ਦੀਆਂ ਮਾਸਪੇਸ਼ੀਆਂ ਵੱਖਰੀਆਂ ਹੋ ਗਈਆਂ ਹੋਣ, ਦਬਾਅ ਹੇਠ ਜਿੱਪਰ ਖੁੱਲਣ ਵਾਂਗ। ਜ਼ਿਆਦਾਤਰ ਛੇਟੇ ਫਾਸਲੇ ਆਪਣੇ ਆਪ ਨੂੰ ਠੀਕ ਕਰ ਲੈਣਗੇ। ਜੇ ਤੁਸੀਂ ਚਿੰਤਾ ਹੋ ਤਾਂ ਇੱਕ ਫਿਜ਼ੀਓਥੈਰੇਪਿਸਟ ਨੂੰ ਮਿਥੇ, ਅਤੇ ਸਿਟ-ਅੱਪਸ ਅਤੇ ਆਪਣੇ ਕੁੱਲਿਆਂ ਨੂੰ ਮੋਤਨ ਤੋਂ ਪਰਹੇਜ਼ ਕਰੋ।

ਤੁਹਾਡੀ ਪਿੱਠ

ਕੋਜ਼ਮੱਦਾ ਸੁਝਾਅ:

- ਆਰਾਮਦਾਇਕ, ਸਹਾਰਾ ਦੇਣ ਵਾਲੇ ਬੂਟ ਅਤੇ ਖੁੱਲ੍ਹੇ ਕਪੜੇ ਪਹਿਨੋ।
- ਆਪਣੇ ਗੋਡਿਆਂ ਨੂੰ ਹਲਕਾ ਜਿਹਾ ਮੋੜ ਕੇ ਪਰ ਲੈਕ ਨਾ ਕੀਤੇ ਬਿਨਾ ਖੜ੍ਹੇ ਹੋਵੋ। ਜੇ ਤੁਸੀਂ ਕਾਢੀ ਸਮੇਂ ਲਈ ਖੜ੍ਹੇ ਹੋ ਤਾਂ ਇੱਕ ਪੈਰ ਨੂੰ ਸਟੂਲ ਤੋਂ ਰੱਖੋ।
- ਆਪਣੇ ਗੋਡਿਆਂ ਦੇ ਵਿੱਚ ਸਿਰਾਏ ਦੇ ਨਾਲ ਆਪਣੇ ਪਾਸੇ ਤੇ ਸੋਵੋ। ਉਠਣ ਲਈ, ਆਪਣੇ ਪਾਸੇ ਤੇ ਮੁੜੋ ਅਤੇ ਦੇਵਾਂ ਹੱਥਾਂ ਦੇ ਨਾਲ ਉਪਰ ਵਲ ਪੱਕੋ।
- ਚੁਕਣ ਵੇਲੇ, ਆਪਣੇ ਗੋਡਿਆਂ ਨੂੰ ਮੋੜੋ, ਆਪਣੀ ਪਿੱਠ ਦੀ ਬਜਾਏ ਆਪਣੀਆਂ ਲੱਤਾਂ ਵਰਤੋ, ਸਮਾਨ ਨੂੰ ਆਪਣੇ ਸਰੀਰ ਦੇ ਨੇੜੇ ਫੜੋ ਅਤੇ ਮੁੜੋ ਨਾ। ਭਾਗੀ ਚੀਜ਼ਾਂ ਨੂੰ ਚੁਕਣ ਜਾਂ ਹਿਲਾਉਣ ਦੀ ਕੋਸ਼ਿਸ਼ ਨਾ ਕਰੋ।



ਪੇਲਵਿਕ ਟਿਲਟਸ ਨਾਲ ਆਪਣੀ ਪਿੱਠ ਨੂੰ ਕਿਵੇਂ ਮਜ਼ਬੂਤ ਕਰਨਾ ਹੈ

- ਆਪਣੀਆਂ ਕੂਹਈਆਂ ਹਲਕੀਆਂ ਜਿਹੀਆਂ ਮੋੜ ਕੇ ਆਪਣੇ ਹੱਥਾਂ ਅਤੇ ਗੋਡਿਆਂ ਦੇ ਭਰ ਝੂਕੋ।
- ਆਪਣੀ ਪਿੱਠ ਨੂੰ ਫਲੈਟ, ਅਤੇ ਆਪਣੇ ਸਿਰ ਅਤੇ ਗਰਦਨ ਨੂੰ ਆਪਣੀ ਰੀਜੂ ਦੀ ਹੱਡੀ ਦੇ ਨਾਲ ਸਿੱਧਾ ਰੱਖੋ।
- ਆਪਣੇ ਪੇਟ ਦੀਆਂ ਮਾਸਪੇਸ਼ੀਆਂ ਅਤੇ ਚਿੱਤੜਾਂ ਨੂੰ ਝੁਟਦੇ ਹੋਏ ਆਪਣੀ ਪਿੱਠ ਦੇ ਹੇਠਲੇ ਹਿੱਸੇ ਨੂੰ ਆਚਚ ਕਰੋ।
- ਹੌਲੀ ਜਿਹੇ ਦਿੱਲੇ ਪਵੇ ਅਤੇ ਆਪਣੀ ਪਿੱਠ ਨੂੰ ਫਲੈਟ ਸਥਿਤੀ ਵਿੱਚ ਵਾਪਸ ਲੈ ਜਾਓ।



ਤੁਹਾਡੀ ਪੇਲਵਿਕ ਫਲੋਰ (pelvic floor)

ਤੁਹਾਡੀ ਪ੍ਰਿਬਿਕ ਹੱਡੀ ਤੋਂ ਤੁਹਾਡੀ ਟੇਲਬੈਨ ਤੱਕ ਜਾਂਦੀਆਂ ਹੋਈਆਂ, ਤੁਹਾਡੀਆਂ ਪੇਲਵਿਕ ਫਲੋਰ ਦੀਆਂ ਮਾਸਪੇਸ਼ੀਆਂ ਤੁਹਾਡੀ ਕੀਜੂ ਦੀ ਹੱਡੀ ਅਤੇ ਪੇਲਵਿਕ, ਤੁਹਾਡੇ ਅੰਦਰੂਨੀ ਅੰਗਾਂ ਸਮੇਤ ਤੁਹਾਡੀ ਬੱਚੇਦਾਨੀ ਅਤੇ ਤੁਹਾਡੇ ਬੱਚੇ ਨੂੰ ਸਹਾਰਾ ਦੇਣ ਲਈ ਇੱਕ ਸਲਿੰਗ ਦੀ ਤੁਨਾਂ ਕੰਮ ਕਰਦੀਆਂ ਹਨ। ਚੰਗੀ ਮਸਲ ਟੋਨ ਵੱਧ ਅਸਾਨ ਡਿਲਿਵਰੀ ਅਤੇ ਜਲਦ ਰਿਕਵਰੀ ਲਈ ਮਹੱਤਵਪੂਰਨ ਹੈ। ਇਹ ਲਿੰਗੀ ਕਾਰਜ ਅਤੇ ਪਿਸ਼ਾਬ ਦੇ ਵਹਾਂ ਨੂੰ ਨਿਯੰਤ੍ਰਿਤ ਕਰਨ ਵਿੱਚ ਸਹਾਇਤਾ ਵੀ ਕਰਦਾ ਹੈ।

ਗਰਭ ਅਵਸਥਾ ਅਤੇ ਨਨਮ ਪੇਲਵਿਕ ਫਲੋਰ ਨੂੰ ਕਮਜ਼ੋਰ ਕਰ ਸਕਦੇ ਹਨ ਅਤੇ “ਪੇਲਵਿਕ ਗਰਡਲ” (pelvic girdle) ਦੀ ਦਰਦ ਨੂੰ ਪਿੱਠ ਦੇ ਹੇਠਲੇ ਭਾਗ, ਚਿੱਤੜਾਂ, ਲੱਕ ਦੇ ਪਾਸਿਆਂ, ਪੇਡੂ ਅਤੇ ਪੱਟ ਦੇ ਜੋੜ (groin) ਅਤੇ ਪੱਟਾਂ ਦੇ ਅੰਦਰਲੇ ਪਾਸਿਆਂ ਤੱਕ ਲਿਆ ਸਕਦੇ ਹਨ। ਜੇ ਦਰਦ ਨਨਮ ਤੋਂ ਬਾਅਦ ਜਾਰੀ ਰਹਿੰਦੀ ਹੈ ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਗੱਲ ਕਰੋ।



ਕੇਗਲ (KEGEL) ਕਸਰਤਾਂ ਨਾਲ ਆਪਣੀ ਪੇਲਵਿਕ ਫਲੋਰ ਨੂੰ ਕਿਵੇਂ ਮਜ਼ਬੂਤ ਕਰਨਾ ਹੈ

- ਆਰਾਮ ਵਾਲੀ ਸਥਿਤੀ ਲੱਭੋ (ਖੜ੍ਹੇ ਹੋਏ, ਬੈਠੇ ਹੋਏ, ਲੋਟੇ ਹੋਏ ਜਾਂ ਤੁਰਦੇ ਹੋਏ ਵੀ)। ਆਪਣੇ ਕੁੱਲਿਆਂ (hips) ਨੂੰ ਥਲੇ ਟਕ ਨਾ ਕਰੋ ਜਾਂ ਆਪਣੀ ਪਿੱਠ ਨੂੰ ਲਹਰਾਓ ਨਾ।
- ਨਨਮੀ ਨਾਲ ਆਪਣੀ ਯੋਨੀ ਅਤੇ ਗੁਦੇ (rectum) (ਭਗ ਤੋਂ ਉੱਤੇ) ਦੇ ਆਲੇ ਦੁਆਲੇ ਦੀਆਂ ਮਾਸਪੇਸ਼ੀਆਂ ਨੂੰ ਘੁਟੋ ਅਤੇ ਉੱਤੇ ਚੁੱਕੋ ਜਿਵੇਂ ਕਿ ਤੁਸੀਂ ਆਪਣੇ ਆਪ ਨੂੰ ਪਿਸ਼ਾਬ ਕਰਨ ਅਤੇ ਗੈਸ ਛੱਡਣ ਤੋਂ ਰੋਕ ਰਹੋ ਹੋ। ਤੁਹਾਡੇ ਪੇਟ ਦਾ ਉਪਰਲਾ ਹਿੱਸਾ, ਪੱਟ ਅਤੇ ਚਿੱਤੜ ਦਿੱਲੇ ਹੋਏ ਚਾਹੀਦੇ ਹਨ। ਟਾਇਲਟ ਵਰਤਣ ਵੇਲੇ ਕੇਗਲਜ਼ ਨਾ ਕਰੋ, ਜਿਸ ਕਰਕੇ ਵਿਗਾੜ ਹੋ ਸਕਦਾ ਹੈ।
- ਮਾਸਪੇਸ਼ੀਆਂ ਨੂੰ 5 ਦੀ ਸਿਫਤੀ ਤੱਕ ਝੁਟ ਕੇ ਫੜੋ (ਜਾਂ 10 ਜਦੋਂ ਤੁਸੀਂ ਤਾਕਵਰ ਹੋ ਜਾਂਦੇ ਹੋ)। ਸਾਹ ਲੈਣਾ ਜਾਰੀ ਰੱਖੋ।
- ਰਿਲੀਜ਼ 10 ਸਕਿੰਟਾਂ ਲਈ ਰੁਕੋ।



ਇਹ ਅਜ਼ਮਾਓ

ਖੰਘ, ਛਿੱਕਣ ਅਤੇ ਚੁੱਕਣ ਦੌਰਾਨ ਆਪਣੀਆਂ ਪੇਲਵਿਕ ਫਲੋਰ ਦੀਆਂ ਮਾਸਪੇਸ਼ੀਆਂ ਨੂੰ ਝੁਟ ਕੇ ਪਿਸ਼ਾਬ ਨੂੰ ਰਿਸਾਵ ਤੋਂ ਰੋਕੋ।

ਯਾਤਰਾ

ਕਾਰ ਵਿੱਚ

- ਆਪਣੀ ਸੀਟ ਬੈਲਟ ਪਹਿਨੋ।
- ਏਅਰ ਬੈਗ ਵਾਸਤੇ ਜਗ੍ਹਾ ਬਣਾਉਣ ਲਈ ਸੀਟ ਨੂੰ ਜਿੰਨਾਂ ਸੰਭਵ ਹੋਵੇ ਪਿੱਛੇ ਕਰੋ।
- ਆਪਣੀ ਸੀਟ ਨੂੰ ਲਿਟਾਓ ਨਾ।
- ਆਪਣੇ ਯਾਤਰਾ ਦੇ ਸਮੇਂ ਨੂੰ ਸੀਮਿਤ ਕਰੋ।
- ਸਫੈਚ ਕਰਨ ਅਤੇ ਹਿਲਣ ਢੁਲਣ ਲਈ ਬ੍ਰੇਕਾਂ ਲਓ।
- ਜਦੋਂ ਸੰਭਵ ਹੋਵੇ ਹੋਰਾਂ ਨੂੰ ਡ੍ਰਾਇਵ ਕਰਨ ਦਿਓ।

ਹਵਾਈ ਜਹਾਜ਼ ਤੇ

- ਟਿਕਟ ਖਰੀਦਣ ਤੋਂ ਪਹਿਲਾਂ, ਏਅਰਲਾਇਨ ਨਾਲ ਜਾਂਚੋ; ਕਈ ਤੁਹਾਨੂੰ 36 ਹਫ਼ਤਿਆਂ ਨੂੰ ਬਾਅਦ ਹਵਾਈ ਸਫਰ ਕਰਨ ਦੀ ਆਗਿਆ ਨਹੀਂ ਦੇਣਗੀਆਂ।
- ਬਾਬੂਮ ਤੱਕ ਅਸਾਨ ਪਹੁੰਚ ਵਾਸਤੇ ਆਇਲ ਵਾਲੀ ਸੀਟ ਬੁਕ ਕਰੋ।
- ਆਪਣੀਆਂ ਲੱਤਾਂ ਵਿੱਚ ਮੁੱਨ ਦੇ ਥੱਕੇ ਬਣਨ ਤੋਂ ਰੋਕਣ ਵਾਸਤੇ ਆਪਣੀ ਸੀਟ ਵਿੱਚ ਕਸਰਤ ਕਰੋ ਅਤੇ ਆਇਲ ਵਿੱਚ ਚਲੋ।
- ਕਾਢੀ ਸਾਰਾ ਪਾਣੀ ਪਿਓ ਅਤੇ ਸਿਹਤਮੰਦ ਸਨੈਕ ਨਾਲ ਲਿਆਓ।

ਜੇ ਤੁਸੀਂ ਲੰਬੀ ਦੂਰੀ ਦੀ ਯਾਤਰਾ ਕਰ ਰਹੇ ਹੋ

- ਅਜਿਹਾ ਯਾਤਰਾ ਬੀਮਾ ਖਰੀਦੋ ਜਿਹੜਾ ਗਰਭ ਅਵਸਥਾ ਅਤੇ ਜਨਮ ਨੂੰ ਕਵਰ ਕਰਦਾ ਹੈ।
- ਆਪਣੇ ਪ੍ਰੀਨੇਟਲ ਰਿਕਾਰਡ ਦੀ ਕਾਪੀ ਨਾਲ ਲਓ।
- ਸਥਾਨਕ ਸਿਹਤ ਦੇਖਭਾਲ ਅਤੇ ਸਭ ਤੋਂ ਨੇੜੇ ਦੇ ਹਸਪਤਾਲ ਦੀ ਜਗ੍ਹਾ ਬਾਰੇ ਪਤਾ ਕਰੋ।
- ਯਾਤਰਾ ਸੰਬੰਧੀ ਸਲਾਹਾਂ ਜਾਂਚੋ। ਕਈ ਥੇਤਰਾਂ ਵਿੱਚ ਮਲੇਰੀਆ ਜਾਂ ਜ਼ੀਕਾ ਵਰਗੀਆਂ ਬੀਮਾਰੀਆਂ ਹੁੰਦੀਆਂ ਹਨ, ਜਿਹੜੀਆਂ ਗਰਭ ਅਵਸਥਾ ਦੇਰਾਨ ਖਾਸ ਕਰਕੇ ਖਤਰਨਾਕ ਹਨ।
- ਸਫਰ ਤੇ ਜਾਣ ਤੋਂ ਘੱਟੋਂ ਘੱਟ 6 ਹਫ਼ਤੇ ਪਹਿਲਾਂ, ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਟੀਕਾਕਰਨ ਅਤੇ ਹੋਰ ਸਾਵਧਾਨੀਆਂ ਜਿਹੜੀਆਂ ਤੁਹਾਨੂੰ ਵਰਤਣੀਆਂ ਚਾਹੀਦੀਆਂ ਹਨ, ਜਿਵੇਂ ਕਿ ਥੋੜਲਬੰਦ ਪਾਣੀ ਪੀਣਾ, ਬਾਰੇ ਗੱਲ ਕਰੋ।



ਲੈਪ ਬੈਲਟ ਨੂੰ ਆਪਣੇ ਪੇਟ ਦੇ ਥਲੇ ਅਤੇ ਮੇਢੇ ਦੀ ਬੈਲਟ ਨੂੰ ਆਪਣੀ ਛਾਤੀ ਦੇ ਨਾਲ ਲਗਾਓ।



ਕੀ ਤੁਹਾਨੂੰ ਪਤਾ ਹੈ

ਤੁਸੀਂ travel.gc.ca/travelling/health-safety/travel-health-notices ਤੇ ਯਾਤਰਾ ਸੰਬੰਧੀ ਵਰਤਮਾਨ ਸਿਹਤ ਨੋਟਿਸ ਦੇਖ ਸਕਦੇ ਹੋ।



ਇਹ ਅਜ਼ਮਾਓ

ਜੇ ਤੁਸੀਂ ਫੀਸ ਦਾ ਖਰਚਾ ਉਠਾ ਸਕਦੇ ਹੋ, ਤਾਂ ਸਫਰ ਤੇ ਜਾਣ ਤੋਂ ਪਹਿਲਾਂ ਇੱਕ ਟ੍ਰੈਵਲ ਕਲੀਨਿਕ ਵਿੱਚ ਜਾਣ ਬਾਰੇ ਸੋਚੋ।

ਸੈਕਮ

ਸੰਭਵ ਹੈ ਕਿ ਗਰਭ ਅਵਸਥਾ ਅਤੇ ਮਾਤਾ - ਪਿਤਾ ਬਣਨਾ ਤੁਹਾਡੇ ਲਿੰਗੀ ਰਿਸਤੇ ਨੂੰ ਬਦਲ ਦੇਵੇ, ਪਰ ਨਿਕਟਤਾ ਖਤਮ ਹੋਣ ਦੀ ਲੋੜ ਨਹੀਂ ਹੈ।

ਤੁਹਾਡੇ ਗਰਭਵਤੀ ਹੋਣ ਦੌਰਾਨ

ਆਮਤੌਰ ਤੇ ਬਿਲਬਲ ਲੇਬਰ ਤੱਕ ਸੰਭੋਗ ਕਰਨਾ ਠੀਕ ਹੁੰਦਾ ਹੈ। ਜੇ ਤੁਹਾਡਾ ਡਾਕਟਰ ਤੁਹਾਨੂੰ ਯੋਨੀ ਰਾਹੀਂ ਸੰਭੋਗ ਕਰਨ ਤੋਂ ਪਰਹੇਜ਼ ਕਰਨ ਲਈ ਕਹਿੰਦਾ ਹੈ, ਤੁਸੀਂ ਹਲੇ ਵੀ ਚੁੰਮ ਸਕਦੇ ਹੋ, ਲਾਡ-ਪਿਆਰ ਕਰ ਸਕਦੇ ਹੋ ਅਤੇ ਮੌਖਿਕ ਸੰਭੋਗ ਕਰ ਸਕਦੇ ਹੋ। ਪਰ ਆਪਣੇ ਸਾਥੀ ਨੂੰ ਆਪਣੀ ਯੋਨੀ ਵਿੱਚ ਹਵਾ ਨਾ ਮਾਰਨ ਦਿਓ (ਜਿਸ ਕਰਕੇ ਤੁਹਾਡੇ ਖੂਨ ਵਿੱਚ ਹਵਾ ਦਾ ਬ੍ਰਲਬ੍ਰਲਾ ਹੋ ਸਕਦਾ ਹੈ) ਅਤੇ ਜੇ ਤੁਹਾਡੇ ਸਾਥੀ ਨੂੰ ਠੰਡਾ ਜਖਮ (cold sore) ਹੈ, ਤਾਂ ਮੌਖਿਕ ਸੰਭੋਗ ਨਾ ਕਰੋ, ਜਿਹੜਾ ਤੁਹਾਨੂੰ ਹਰਪੀਜ਼ ਵਿਗਾੜ ਦੇ ਸਕਦਾ ਹੈ।

ਤੁਹਾਡਾ ਐਰਗੋਜ਼ਮ (orgasm) ਤੁਹਾਡੀ ਬੱਚੇਦਾਨੀ ਨੂੰ ਕੁਝ ਪਲਾਂ ਵਾਸਤੇ ਸੁੰਗੜਨ ਲਈ ਟ੍ਰਿਗਰ ਕਰ ਸਕਦਾ ਹੈ, ਪਰ ਇਹ ਤੁਹਾਡੇ ਬੱਚੇ ਨੂੰ ਪ੍ਰਭਾਵਿਤ ਨਹੀਂ ਕਰਦਾ। ਜੇ ਤੁਹਾਨੂੰ ਸਮੇਂ ਤੋਂ ਪਹਿਲਾਂ ਹੋਣ ਵਾਲੀ ਲੇਬਰ ਦਾ ਜੋਖਮ ਹੈ, ਤਾਂ ਆਪਣੇ ਡਾਕਟਰ ਨੂੰ ਪੁੱਛੋ ਜੇ ਐਰਗੋਜ਼ਮ (orgasm) ਠੀਕ ਹੈ।

ਵਾਈਬ੍ਰੈਟਰ ਅਤੇ ਡਿਲਡੇ ਠੀਕ ਹਨ, ਜਦੋਂ ਤੱਕ ਕਿ ਤੁਹਾਡੇ ਸਿਹਤ ਸੰਭਾਲ ਪ੍ਰਦਾਤਾ ਨੇ ਤੁਹਾਨੂੰ ਯੋਨੀ ਰਾਹੀਂ ਸੰਭੋਗ ਕਰਨ ਤੋਂ ਪਰਹੇਜ਼ ਕਰਨ ਲਈ ਨਹੀਂ ਕਿਹਾ ਹੈ। ਯੋਨੀ ਬਣਾਓ ਕਿ ਉਹ ਸਾਫ਼ ਹਨ, ਅਤੇ ਜੋਰ ਨਾਲ ਯੋਨੀ ਵਿੱਚ ਨਹੀਂ ਵੱਡੇ।

ਕੇਂਡਮ ਲਿੰਗੀ ਤੌਰ ਤੇ ਸੰਚਾਰਿਤ ਵਿਗਾੜ (STI) ਵਿਰੁੱਧ ਤੁਹਾਡੀ ਅਤੇ ਤੁਹਾਡੇ ਬੱਚੇ ਦੀ ਰੱਖਿਆ ਕਰਨ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਨੂੰ ਵਰਤੇ ਜੇ ਤੁਹਾਡਾ ਨਵਾਂ ਸਾਥੀ ਹੈ, ਜੇ ਤੁਹਾਡੇ ਇੱਕ ਤੋਂ ਵੱਧ ਸਾਥੀ ਹਨ, ਜਾਂ ਜੇ ਤੁਹਾਨੂੰ ਜਾਂ ਤੁਹਾਡੇ ਸਾਥੀ ਨੂੰ ਇੱਕ STI ਹੈ। ਨੈਨੋਕਸਲ -9 (ਐਨ-9) (nonoxyl-9 (N-9)) ਵਾਲੇ ਕੈਂਡਮਾਂ ਤੋਂ ਪਰਹੇਜ਼ ਕਰੋ।

ਜਨਮ ਤੋਂ ਬਾਅਦ

ਸੰਭੋਗ ਵਾਪਰ ਸਕਦਾ ਹੈ ਜਦੋਂ ਵੀ ਤੁਸੀਂ ਠੀਕ ਹੋ ਜਾਂਦੇ ਹੋ ਅਤੇ ਜਦੋਂ ਤੁਸੀਂ ਤਿਆਰ ਮਹਿਸੂਸ ਕਰਦੇ ਹੋ। ਅਨੇਕ ਲੋਕਾਂ ਵਾਸਤੇ, ਇਸ ਵਿੱਚ ਲਗਭਗ 4 ਤੋਂ 6 ਹਫ਼ਤੇ ਲਗਦੇ ਹਨ। ਜੇ ਸੰਭੋਗ ਤਕਲੀਫ਼ਦੇਹ ਹੈ, ਤਾਂ ਪਾਣੀ ਵਿੱਚ ਘੁਲ ਸਕਣ ਵਾਲੀ ਚਿਕਨਾਈ ਅਤੇ ਕਾਢੀ ਸਾਰਾ ਫੇਰਪਲੇ ਅਜ਼ਮਾਓ। ਗਰਮ ਇਸ਼ਨਾਵੀ ਸਹਾਇਤਾ ਕਰ ਸਕਦਾ ਹੈ, ਜੇ ਤੁਹਾਡੇ ਸਿਹਤ ਸੰਭਾਲ ਪ੍ਰਦਾਤਾ ਨੇ ਤੁਹਾਨੂੰ ਅਨੁਮਤੀ ਦੇ ਦਿੱਤੀ ਹੈ।

ਬੱਚੇ ਦਾ ਸਭ ਤੋਂ ਵਧੀਆ ਮੈਕਾ

ਗਰਭ ਨਿਰੋਧ ਵਰਤਣਾ ਯਕੀਨੀ ਬਣਾਓ (ਫੈਮਲੀ ਪਲੈਨਿੰਗ ਦੇਖੋ)। ਤੁਸੀਂ ਤੁਰੰਤ ਦੁਬਾਰਾ ਗਰਭਵਤੀ ਹੋ ਸਕਦੇ ਹੋ, ਜੇ ਤੁਸੀਂ ਛਾਤੀ ਦਾ ਦੁੱਧ ਪਿਲਾ ਰਹੇ ਹੋ ਤਾਂ ਵੀ।



ਸਾਥੀ (ਪਾਰਟਨਰ)

ਤੁਸੀਂ ਕੀ ਕਰ ਸਕਦੇ ਹੋ

ਇੱਕ ਦੂਸਰੇ ਨਾਲ ਗੱਲ ਕਰੋ। ਤੁਹਾਡੇ ਵਿੱਚੋਂ ਇੱਕ ਜਾਂ ਦੋਵਾਂ ਨੂੰ ਦੁਬਾਰਾ ਸੰਭੋਗ ਕਰਦੇ ਹੋਏ ਸੁਖਾਵਾਂ ਮਹਿਸੂਸ ਕਰਨ ਵਿੱਚ ਸਮਾਂ ਲਗ ਸਕਦਾ ਹੈ। ਜਦੋਂ ਤੁਸੀਂ ਦੋਵੇਂ ਤਿਆਰ ਮਹਿਸੂਸ ਕਰਦੇ ਹੋ ਤਾਂ ਸ਼ੁਰੂਆਤ ਕਰੋ।



ਕੀ ਤੁਹਾਨੂੰ ਪਤਾ ਹੈ

ਇੱਕ ਸਿਹਤਮੰਦ ਗਰਭ ਅਵਸਥਾ ਵਿੱਚ, ਸੰਭੋਗ ਕਰਨਾ ਤੁਹਾਡੇ ਬੱਚੇ ਨੂੰ ਨੁਕਸਾਨ ਨਹੀਂ ਪਹੁੰਚਾਏਗਾ ਜਾਂ ਤੁਹਾਡੀ ਲੇਬਰ ਨੂੰ ਸ਼ੁਰੂ ਨਹੀਂ ਕਰ ਦੇਵੇਗਾ। ਪਰ ਜੇ ਤੁਸੀਂ ਤਿਆਰ ਹੋ ਤਾਂ ਉਹ ਸੁੰਗੜਾਅ ਸ਼ੁਰੂ ਕਰ ਸਕਣ ਵਾਲੇ ਹਾਰਮੇਨ ਰਿਲੀਜ਼ ਕਰਕੇ ਤੁਹਾਨੂੰ ਤਿਆਰ ਕਰ ਸਕਦਾ ਹੈ।

ਸੰਭੋਗ ਵਿੱਚ ਰੁਚੀ ਨਹੀਂ?

ਨਿਕਟਤਾ ਤੁਹਾਡੇ ਸਾਥੀ ਦੇ ਨਾਲ ਤੁਹਾਡੇ ਬੰਧਨ ਨੂੰ ਮਜ਼ਬੂਤ ਕਰ ਸਕਦੀ ਹੈ, ਜੇ ਤੁਹਾਡੇ ਸਾਰੇ ਪਰਿਵਾਰ ਲਈ ਚੰਗਾ ਹੈ। ਪਰਤੂ ਤੁਹਾਡੀ ਰੁਚੀ ਅਤੇ ਤੁਹਾਡੇ ਸਾਥੀ ਦੀ ਰੁਚੀ ਬਦਲ ਸਕਦੀ ਹੈ। ਤੁਸੀਂ ਬਕਿਆ ਹੋਇਆ, ਉਲਟੀ ਕਰਨ ਵਰਗਾ ਜਾਂ ਅਸੁਖਾਵਾਂ ਮਹਿਸੂਸ ਕਰ ਸਕਦੇ ਹੋ। ਤੁਹਾਡਾ ਸਾਥੀ ਚਿੰਤਾ ਕਰ ਸਕਦਾ ਹੈ ਕਿ ਸੰਭੋਗ ਬੱਚੇ ਨੂੰ ਨੁਕਸਾਨ ਪਹੁੰਚਾਏਗਾ ਜਾਂ ਲੇਬਰ ਸ਼ੁਰੂ ਕਰ ਦੇਵੇਗਾ। ਤੁਹਾਡੇ ਦੋਵਾਂ ਵਿੱਚੋਂ ਕੋਈ ਵੀ ਡਿਪਰੈਸ਼ਨ ਦਾ ਸ਼ਿਕਾਰ ਹੋ ਸਕਦਾ ਹੈ (ਤੁਹਾਡੀ ਭਾਵਨਾਤਮਕ ਸਿਹਤ ਦੇਖੋ)।

ਪਰ ਯਾਦ ਰੱਖੋ, ਨਿਕਟਤਾ ਵਿੱਚ ਸੰਭੋਗ ਸ਼ਾਮਲ ਹੋਣਾ ਜ਼ਰੂਰੀ ਨਹੀਂ ਹੈ। ਤੁਸੀਂ ਲਾਡ-ਪਿਆਰ ਕਰਕੇ, ਹਥ ਪਕੜ ਕੇ ਜਾਂ ਇਕੱਠੇ ਸੈਰ ਕਰਕੇ ਨੇੜੇ ਰਹਿ ਸਕਦੇ ਹੋ।

ਜੇ ਤੁਸੀਂ ਸੰਭੋਗ ਕਰਨਾ ਚਾਹੁੰਦੇ ਹੋ ਪਰ ਉਸਦਾ ਅਨੰਦ ਮਾਣਨਾ ਮੁਸ਼ਕਲ ਲਗ ਰਿਹਾ ਹੈ, ਤਾਂ ਨਵੀਆਂ ਸਥਿਤੀਆਂ ਅਜ਼ਮਾਓ ਅਤੇ ਉਸ ਨੂੰ ਹੋਰ ਅਰਾਮਦਾਇਕ ਬਣਾਉਣ ਵਾਸਤੇ ਸਿਰਫ਼ ਵਰਤੋਂ। ਜੇ ਤੁਹਾਡੀਆਂ ਛਾਤੀਆਂ ਤੋਂ ਰਿਸਾਵ ਹੁੰਦਾ ਹੈ ਤਾਂ ਪੈਂਡ ਵਾਲੀ ਨਰਸਿੰਗ ਬ੍ਰਾ ਪਹਿਨੋ। ਕਸਰਤ ਦੇ ਨਾਲ ਆਪਣੀ ਰੁਚੀ ਨੂੰ ਵਧਾਓ। ਹਰ ਹਫ਼ਤੇ ਰੈਮਾਂਟਿਕ ਸਮਾਂ ਵੱਖਰਾ ਰੱਖੋ, ਅਤੇ ਦਿਨ ਦੇ ਅਜ਼ਿਹੇ ਸਮੇਂ ਅਜ਼ਮਾਓ ਜਦੋਂ ਤੁਸੀਂ ਘੱਟ ਬਕਿਆ ਹੋਇਆ ਮਹਿਸੂਸ ਕਰਦੇ ਹੋ।

ਕੰਮ ਕਰਨਾ

ਜੇ ਕੰਮ ਤੇ ਤੁਹਾਡਾ ਸੰਪਰਕ ਰਸਾਇਨਾਂ, ਮੂ਷ਣੇ, ਬਹੁਤ ਜ਼ਿਆਦਾ ਗਰਮ ਹੋਣ ਜਾਂ ਦੂਸਰੇ ਖਤਰਿਆਂ ਨਾਲ ਹੁੰਦਾ ਹੈ, ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਗੱਲ ਕਰੋ। ਜੇ ਤੁਸੀਂ ਭਾਰੀ ਸਮਾਨ ਚੁੱਕ ਵਰਗ ਸਰੀਰਕ ਕੰਮ ਕਰਦੇ ਹੋ ਜਾਂ ਜੇ ਤੁਸੀਂ ਰਾਤ ਦੀਆਂ ਸਿਫ਼ਟਾਂ ਵਿੱਚ ਕੰਮ ਕਰਦੇ ਹੋ, ਤਾਂ ਆਪਣੇ ਸੁਪਰਵਾਈਜ਼ਰ ਨਾਲ ਆਪਣੀਆਂ ਡਿਊਟੀਆਂ ਵਿੱਚ ਦੇਰ ਬਦਲ ਕਰਨ ਬਾਰੇ ਗੱਲ ਕਰੋ।

ਤੁਹਾਡੀ ਨੈਕਰੀ ਜੇ ਵੀ ਹੋਵੇ, ਸਿਹਤਮੰਦ ਸਨੈਕ ਖਾਓ, ਕਾਢੀ ਸਾਰਾ ਪਾਣੀ ਪਿਓ, ਅਤੇ ਸੁਖਾਵਾਂ ਹੋਣ ਦੇ ਢੰਗ ਲੱਭੋ।

ਜੇ ਤੁਸੀਂ ਲੰਬੇ ਸਮਿਆਂ ਲਈ ਖੜ੍ਹੇ ਹੁੰਦੇ ਹੋ:

- ਆਪਣੀ ਭਾਰ ਨੂੰ ਇੱਕ ਪੈਰ ਤੋਂ ਦੂਸਰੇ ਤੋਂ ਸ਼ਿਫ਼ਟ ਕਰੋ
- ਇੱਕ ਪੈਰ ਨੂੰ ਛੁੱਟਰੈਸਟ ਤੇ ਰੱਖੋ
- ਆਚਾਮਦਾਇਕ, ਸਹਾਰਾ ਦੇਣ ਵਾਲੇ ਬੂਟ ਪਹਿਨੋ
- ਛੋਟੀਆਂ, ਜ਼ਿਆਦਾ ਅਕਸਰ ਬ੍ਰੇਕਾਂ ਲਓ ਅਤੇ ਲੇਟਣ ਜਾਂ ਆਪਣੇ ਪੈਰ ਉੱਤੇ ਰੱਖਣ ਲਈ ਸ਼ਾਂਤ ਜਗਾ ਲੱਭਣ ਦੀ ਕੋਸ਼ਿਸ਼ ਕਰੋ

ਜੇ ਤੁਸੀਂ ਲੰਬੇ ਸਮਿਆਂ ਲਈ ਬੈਠਣੇ ਹੋ:

- ਆਪਣੀ ਸਥਿਤੀ ਨੂੰ ਅਕਸਰ ਬਦਲੋ
- ਛੁੱਟਰੈਸਟ ਵਰਤੋ
- ਉਠੋ ਅਤੇ ਤੁਰੋ

